

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਈਮਜ਼, ਫਰੀਦਕੋਟ

ਅਨੁਲੱਗ-1

ਵਿਭਾਗ, ਪੰਜਾਬ

ਸੈਲਫ ਅਪੇਜ਼ਲ ਫਾਰਮ

ਵਿਭਾਗ ਦੇ ਗਰੁੱਪ ਏ, ਬੀ, ਅਤੇ ਸੀ ਦੇ
ਅਧਿਕਾਰੀ/ਕਰਮਚਾਰੀਆਂ ਦੀ ਸਾਲਾਨਾ ਕਾਰਜਗੁਜ਼ਾਰੀ ਅਪੇਜ਼ਲ ਰਿਪੋਰਟ ਲਈ
ਸਮਾਂ/ਸਾਲ ਦੀ ਸਿਖੇਰਤ

ਨਿੱਜੀ ਡਾਟਾ:

ਭਾਗ-1

1	ਅਧਿਕਾਰੀ/ਕਰਮਚਾਰੀ ਦਾ ਨਾਮ	
2	ਜਨਮ ਮਿਤੀ	(ਸੁਖਦਾ ਵਿੱਚ)
3	ਆਸਾਮੀ ਜਿਸ ਤੋਂ ਕੰਮ ਕਰਦਾ ਹੈ	
4	ਮੌਜੂਦਾ ਗ੍ਰੇਡ ਵਿੱਚ ਲਗਾਉਣ ਨਿਯੁਕਤੀ ਦੀ ਮਿਤੀ ਅਤੇ ਗਰੇਡ	
5	ਸਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦਾ ਸਮਾਂ (ਫੇਨਿੰਗ ਆਦਿ ਦਾ ਸਮਾਂ ਵੀ ਸਪੱਸ਼ਟ ਕੀਤਾ ਜਾਵੇ)	
6	ਪ੍ਰਾਪਤ ਕੀਤੇ ਗਏ ਪ੍ਰਾਪਤ ਕੀਤੇ ਗਏ ਪ੍ਰਾਪਤ ਕੀਤੇ ਗਏ	
7	(ਉ) ਕੀ ਅਧਿਕਾਰੀ/ਕਰਮਚਾਰੀ ਨੇ ਪੀ.ਆਰ ਵੀਜਾ/ਗਰੀਨ ਕਾਰਡ/ਇੰਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ? (ਅ) ਜੇਕਰ ਹੋ, ਤਾਂ ਅਧਿਕਾਰੀ/ਕਰਮਚਾਰੀ ਵੱਲੋਂ ਕਿਸ ਦੇਸ਼ ਦੀ ਪੀ.ਆਰ ਵੀਜਾ/ਗਰੀਨ ਕਾਰਡ/ਇੰਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ।	

ਤਸਦੀਕ ਕੀਤਾ ਜਾਂਦਾ ਹੈ ਕਿ ਉਪਰੋਕਤ ਦਿੱਤੀ ਸੂਚਨਾ ਸਹੀ/ਦਰਸਤ ਹੈ ਅਤੇ ਮੇਰੇ ਵੱਲੋਂ ਕੋਈ ਸੂਚਨਾ/ਤੱਥ
ਲੁਕਾ ਛੁਪਾ ਕੇ ਨਹੀਂ ਰੱਖਿਆ ਗਿਆ ਹੈ। ਇਹ ਵੀ ਤਸਦੀਕ ਕੀਤਾ ਜਾਂਦਾ ਹੈ ਕਿ ਮੈਂ ਇਸ ਪ੍ਰੋਫਾਰਮੇ ਤੋਂ ਇਲਾਵਾ ਇਸ ਸਮੇਂ
ਲਈ ਏ.ਪੀ.ਐ.ਆਰ. ਦਾ ਹੋਰ ਪ੍ਰੋਫਾਰਮਾ ਨਹੀਂ ਭਰਿਆ ਹੈ।

ਹਸਤਾਖਰ
ਮਿਤੀ:

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ

Name & designation of the officer reported upon: _____
 Period of Report: _____

ਭਾਗ-2. (ਨਿੱਜੀ ਮੁਲਾਅਕਣ) ਉਸ ਅਧਿਕਾਰੀ ਵੱਲੋਂ ਭਰਿਆ ਜਾਵੇ, ਜਿਸ ਦੀ ਰਿਪੋਰਟ ਲਿਖੀ ਜਾ ਰਹੀ ਹੈ:-

1	ਡਿਊਟੀ ਦਾ ਸੰਖੇਪ ਵਿਵਰਣ:	
2(a)	ਵਿਭਾਗ ਵੱਲੋਂ ਨਿਰਧਾਰਤ ਕੀਤੇ ਟੀਚੇ	
2(b)	ਵਿਭਾਗ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ :	
3	ਡਿਊਟੀ ਨਿਭਾਉਣ ਅਤੇ ਟੀਚਿਆਂ ਦੀ ਪ੍ਰਾਪਤੀ ਵਿੱਚ ਆਈਆਂ ਔਕੜਾਂ, ਜੇਕਰ ਕੋਈ ਹੋਣ ਤਾਂ	
4	ਨਵੇਂ ਉਪਰਾਲੇ/ਉਦਮ੍ਭਾਵ	
5	ਕੀ ਗਿਆਨ ਵਿੱਚ ਵਾਧੇ ਜਾਂ ਹੁਨਰ ਵਿੱਚ ਨਿਖਾਰ ਲਿਆਉਣ ਲਈ ਕੋਈ ਟ੍ਰੈਨਿੰਗ ਲਈ ਗਈ ਹੈ? ਜੇ ਹਾਂ ਤਾਂ ਵੇਰਵੇ:	

ਸਥਾਨ
ਮਿਤੀ:

ਹਸਤਾਖਰ
(ਅਧਿਕਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)
ਮਿਤੀ:

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਈੰਸਜ਼, ਫਰੀਦਕੋਟ

Name & designation of the officer reported upon: _____
 Period of Report: _____

(ਰਿਪੋਰਟ ਲਿਖਣ ਤੋਂ ਪਹਿਲਾਂ ਦਿਸ਼ਾ ਨਿਰਦੇਸ਼ ਧਿਆਨ ਨਾਲ ਪੜ੍ਹ ਲਏ ਜਾਣ)

ਭਾਗ-3 (ਰਿਪੋਰਟ ਲਿਖਣ ਅਤੇ ਹੀਵਿਊ ਕਰਤਾ ਵਾਲੇ ਅਧਿਕਾਰੀ ਵੱਲੋਂ ਮੁਲਾਂਕਣ)

ਰਿਪੋਰਟ ਕਰਤਾ ਅਧਿਕਾਰੀ ਵੱਲੋਂ ਹਰ ਇੱਕ ਨੁਕਤੇ ਦੀ ਦਰਜਾਬੰਦੀ(grading) ਉਤਸ਼ਾਹ/ਬਹੁਤ ਅੱਛਾ/ਅੱਛਾ/ਔਸਤ ਹਿੱਤੀ ਜਾਵੇ:-

ਅਧਿਕਾਰੀ/ਕਰਮਚਾਰੀ ਦੇ ਵਿਅਕਤੀਗਤ ਗੁਣ/ਵਿਸ਼ੇਸ਼ਤਾਵਾਂ ਅਤੇ ਕੀਤੇ ਕੰਮ ਦਾ ਮੁਲਾਂਕਣ :

ਵੱਧ ਤੋਂ ਵੱਧ ਅੰਕਿਕ ਗਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਅੰਕਿਕ ਗਰੇਡਿੰਗ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਹੀਵਿਊ ਅਧਿਕਾਰੀ ਦਿੱਤੀ ਗਰੇਡਿੰਗ ਉਹ ਕਰਤਾ ਨਾਲ ਸਹਿਮਤ ਨਹੀਂ ਹੈ।	ਕਰਤਾ ਅਧਿਕਾਰੀ ਵੱਲੋਂ ਸੋਧੀ ਜੇਕਰ ਉਹ ਰਿਪੋਰਟ ਕਰਤਾ ਨਾਲ ਸਹਿਮਤ ਨਹੀਂ ਹੈ।	ਹੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਕੰਮ ਪ੍ਰਤੀ ਵਤੀਰਾ ਅਤੇ ਜ਼ਿੰਮੇਵਾਰੀ ਦੀ ਭਾਵਨਾ (Attitude towards work and sense of responsibility)	0-7				
2. ਸਿੱਖਣ ਦੀ ਭਾਵਨਾ (keenness to learn)	0-7				
3. ਸਮੇਂ ਸਿਰ ਕੰਮ ਨਿਪਟਾਉਣ ਦੀ ਸਮਰੱਥਾ (Ability to dispose work within prescribed time frame)	0-7				
4. ਕੰਮ ਦੇ ਖੇਤਰ ਵਿੱਚ ਰੂਲ/ਨਿਯਮਾਂ/ਕੰਮ ਦੇ ਤਰੀਕੇ ਦੀ ਜਾਣਕਾਰੀ ਅਤੇ ਉਨ੍ਹਾਂ ਦੀ ਸਹੀ ਵਰਤੋਂ ਸਬੰਧੀ ਗਿਆਨ (Knowledge of rules/regulations procedures relating to work and proper application thereof)	0-7				
5. ਅਨੁਸਾਸਨ ਰੱਖਣਾ (maintenance of discipline)	0-5				
6. ਮੁੱਲਕਣ ਤੋਂ ਵਿਸਲੇਸ਼ਣ ਕਰਨ ਦੀ ਸਮਰੱਥਾ (Ability to examine & analyse issues)	0-5				
7. ਵਿਸਲੇਸ਼ਣ ਕਰਨ ਦੀ ਯੋਗਤਾ (Ability to analyse)	0-5				
8. ਕੰਪਿਊਟਰ ਤੋਂ ਕੰਮ ਕਰਨ ਦੀ ਪ੍ਰਵੀਨਤਾ (Proficiency in computer skills)	0-5				
9. ਪੰਜਾਬੀ ਵਿੱਚ ਕੰਮ ਦੀ ਸਮਰੱਥਾ (Ability to work in Punjabi)	0-5				
10. ਟੀਮ ਦੇ ਤੌਰ 'ਤੇ ਕੰਮ ਕਰਨ ਦੀ ਸਮਰੱਥਾ ਅਤੇ ਅੰਦਰੂਨੀ ਆਪਸੀ ਸੰਬੰਧ(Ability to work as a team and inter-personal relations)	0-5				
11. ਕੰਮ ਦੀ ਗੁਣਵੱਤਾ ਅਤੇ ਨਿਪੁਣਤਾ (Quality of work and efficiency)	0-7				
12. ਅਲਾਟ ਕੀਤੇ ਕੰਮਾਂ/ਟੀਚਿਆਂ ਦੀ ਪ੍ਰਾਪਤੀ (Achievement of targets/ tasks allotted.)	0-15				
13. ਅਦਾਲਤ ਵਿੱਚ ਚਲ ਰਹੇ ਕੇਸਾਂ ਦੇ ਨਿਪਟਾਰੇ ਸਬੰਧੀ ਪਾਇਆ ਯੋਗਦਾਨ (Contribution in disposal of court cases)	0-5				
14. ਆਪਣੇ ਅੰਧੀਨ ਆਉਂਦੇ ਦਵਤਰਾਂ ਦੇ	0-5				

ਬਾਬਾ ਛੁਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਛੁਨੀਵਰਸਿਟੀ

ਚਿਕਾਰਡ ਦੀ ਸਾਂਭ ਸੰਭਾਲ (Maintenance of record of offices under one's control)					
15. ਜਨਤਾ ਦੀਆਂ ਪ੍ਰਤੀਬੇਨਤੀਆਂ ਦਾ ਸਮੇਂ ਸਿਰ ਨਿਪਟਾਰਾ (Timely disposal of representations made by public & employees)	0-5				
16. ਉਚ ਅਧਿਕਾਰੀਆਂ ਦੁਆਰਾ ਮੰਗੀਆਂ ਰਿਪੋਰਟਾਂ/ਜਾਣਕਾਰੀ ਸਮੇਂ ਸਿਰ ਸੱਪਣਾ (Timely submission of reports/information sought by higher authorities)	0-5				
ਕੁਲ ਜੋੜ	100				

ਨੋਟ: ਏ.ਪੀ.ਏ.ਆਰ ਦੇ ਪ੍ਰੋਫਾਰਮੇ ਵਿੱਚ ਹੇਠ ਲਿਖੇ ਅਨੁਸਾਰ ਪ੍ਰਤੀਸ਼ੁਤੱਤਾ ਦੇ ਆਧਾਰ 'ਤੇ ਦਰਜਾਬੰਦੀ ਕੀਤੀ ਜਾਵੇ:-

ਅੰਕਿਕ ਗਰੇਡਿੰਗ	ਦਰਜਾਬੰਦੀ
81-100%	ਉਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਔਸਤ
30% ਜਾਂ ਘੱਟ	ਔਸਤ ਤੋਂ ਘੱਟ

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਈੰਸਜ਼, ਫਰੀਦਕੋਟ

Name & designation of the officer reported upon:

Period of Report:

ਭਾਗ-4 ਆਮ (General)

1. ਆਮ ਜਨਤਾ ਨਾਲ ਸੰਪਰਕ (ਜਿੱਥੇ ਕਿਤੇ ਲਾਗੂ ਹੋਵੇ) (ਕ੍ਰਿਪਾ ਕਰਕੇ ਆਮ ਜਨਤਾ ਦੀ ਅਧਿਕਾਰੀ ਤੱਕ ਪਹੁੰਚ (accessibility) ਦੀ ਅਤੇ ਉਨ੍ਹਾਂ ਦੀ ਲੜਾਂ ਪ੍ਰਤੀ ਸੰਵਾਦੇਨਸੀਲਤਾ ਬਾਰੇ ਟਿੱਪਣੀ ਦਿੱਤੀ ਜਾਵੇ)
2. ਕਮਜ਼ੇਰ ਵਰਗਾਂ ਪ੍ਰਤੀ ਵਤੀਰੇ ਬਾਰੇ ਟਿੱਪਣੀ:
3. ਟ੍ਰੈਨਿੰਗ (ਅਧਿਕਾਰੀ ਦੇ ਭਵਿੱਖ ਵਿੱਚ ਕੰਮ ਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਟ੍ਰੈਨਿੰਗ ਦੀ ਸਿਫਾਰਸ਼ ਕੀਤੀ ਜਾਵੇ।)
4. ਸਿਹਤ ਦੀ ਸਥਿਤੀ:
5. ਦਿਆਨਤਦਾਰੀ (Integrity) ਬਾਰੇ ਟਿੱਪਣੀ :-
6. ਰਿਪੋਰਟ ਕਰਤਾ ਅਧਿਕਾਰੀ ਵੱਲੋਂ ਕਰਮਚਾਰੀ/ਅਧਿਕਾਰੀ ਦੀ ਸਮਰੱਥਾ ਅਤੇ ਮੁਸਮਰੱਥਤਾ, ਟੀਚਿੰਗਾਂ ਦੀ ਪ੍ਰਾਪਤੀ, ਅਸਾਧਾਰਨ ਪ੍ਰਾਪਤੀਆਂ, ਮਹੱਤਵਪੂਰਨ ਅਸਫਲਤਾਵਾਂ 100 (ਸੌ) ਸੰਬੰਧੀ ਸੁਖਦਾਂ ਵਿੱਚ ਵਰਨਣ ਕੀਤਾ ਜਾਵੇ।

ਨੋਟ:-ਇਸ ਭਾਗ-4 ਵਿੱਚ ਦਿੱਤੇ ਕਥਨੋਂ ਵਿੱਚ ਕੀ ਪ੍ਰਤੀਕੂਲ ਕਥਨ ਹਨ ਜਾਂ ਨਹੀਂ? (ਇਹ ਕਾਲਮ ਟਿੱਕ ਕਰਨਾ ਲਾਜ਼ਮੀ ਹੈ)
Tick (✓) ਕੀਤਾ ਜਾਵੇ।

ਹਾਂ

ਜਾਂ
ਨਹੀਂ

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਈੰਸਜ਼, ਫਰੀਦਕੋਟ

Name & designation of the officer reported upon:
Period of Report:

6. ਭਾਗ-3 ਵਿੱਚੋਂ ਪ੍ਰਾਪਤ ਕੀਤੇ ਕੁੱਲ ਅੰਕ:

100

7. ਦਿੱਤੀ ਜਾਣ ਵਾਲੀ ਦਰਜਾਬੰਦੀ:-

ਸਥਾਨ:

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਮਿਤੀ:

ਨਾ.....

ਰਿਪੋਰਟ ਅਧੀਨ ਸਮੇਂ ਦੋਰਾਨ

ਅਹੁੰਦਾ.....

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਈੰਸਜ਼, ਫਰੀਦਕੋਟ

Name & designation of the officer reported upon: _____
Period of Report: _____

ਭਾਗ-5

ਰੀਵਿਊ ਕਰਤਾ ਅਧਿਕਾਰੀ ਦੇ ਕਥਨ:-

1. ਰੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ:
2. ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-3 ਵਿੱਚ ਕੀਤੇ ਮੁਲੰਕਣ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਭਾਗ-3 ਵਿੱਚ ਉਪਲੱਭ ਕਾਲਮ ਵਿੱਚ ਆਪਣਾ ਮੁਲੰਕਣ ਦਰਜ ਕੀਤਾ ਜਾਵੇ।
3. ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-4 ਵਿੱਚ ਕੀਤੇ ਵਿੱਚ ਦਰਜ ਕੀਤੇ ਕਥਨਾਂ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਅਸਹਿਮਤੀ ਦੇ ਕਾਰਨ ਵੀ ਦੱਸੋ ਜਾਣ?
4. ਰੀਵਿਊ ਕਰਤਾ ਅਧਿਕਾਰੀ ਦੇ ਕਥਨ (ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ, ਸਮੇਤ ਸਮਰੱਥਤਾਵਾ, ਅਸਮਰਥਤਾਵਾਂ ਅਤੇ ਟੀਚਿਆਂ ਦੀ ਪ੍ਰਾਪਤੀਆਂ ਬਾਰੇ ਲੱਗਭਗ 100 ਸੁਖਦਾ ਵਿੱਚ ਵਰਨਣ ਕੀਤਾ ਜਾਵੇ।
5. ਦਿੱਤੀ ਜਾਣ ਵਾਲੀ ਦਰਜਾਬੰਦੀ:-

ਸਥਾਨ:

ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ:

ਨ.....

ਰਿਪੋਰਟ ਅਧੀਨ ਸਮੇਂ ਦੇਰਾਨ

ਅਹੁੱਦਾ.....

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਈੰਸਜ਼, ਫਰੀਦਕੋਟ

Name & designation of the officer reported upon: [Redacted]

Period of Report: [Redacted]

ਤਾਰੀਖ - 6

ਪ੍ਰਵਾਨਕਰਤਾ ਅਧਿਕਾਰੀ ਵੱਲੋਂ ਰਿਪੋਰਟ

1. ਕੀ ਪ੍ਰਵਾਨ ਕਰਤਾ ਅਧਿਕਾਰੀ ਚਿਵਿਤੁ ਕਰਤਾ ਅਧਿਕਾਰੀ ਵੱਲੋਂ ਦਿੱਤੀ ਗਰੇਡਿੰਗ ਨਾਲ ਸਹਿਮਤ ਹਨ। ਜੇਕਰ ਨਹੀਂ ਤਾਂ ਸੌਧੀ ਗਰੇਡਿੰਗ ਦੱਸੀ ਜਾਵੇ।

ਆਸਹਿਮਤੀ ਦੇ ਕਾਰਨ ਵੀ ਦੱਸੋ ਜਾਣ:- [Redacted]

2. ਕੀ ਕੋਈ ਐਡਵਰਸ ਚਿਮਾਰਕਸ. ਅਧਿਕਾਰੀ ਨੂੰ ਕੰਨਵੇ ਕਰਨੇ ਲੋੜੀਏ ਹਨ? ਜੇ ਹਾਂ ਤਾਂ ਇਸ ਦਾ ਸੰਖੇਪ ਸਾਰ ਦਿੱਤਾ ਜਾਵੇ।

[Redacted]

3. ਦਿੱਤੀ ਜਾਣ ਵਾਲੀ (final) ਅੰਤਮ
ਦਰਜਾਬੰਦੀ:-

[Redacted]

ਸਥਾਨ:
ਮਿਤੀ:

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ
ਨਾਮ.....
ਰਿਪੋਰਟ ਅਧੀਨ ਸਮੇਂ ਦੇਗਾਨ
ਅਹੁੱਦਾ.....

ਅਨੁਲੱਗ-2

ਗੁਪਤ ਰਿਪੋਰਟ ਦਾ ਫਾਰਮ

ਬੀ.ਐੱਫ.ਸੂ.ਐੱਚ.ਐੱਸ, ਫ਼ਰੀਦਕੋਟ ਅਤੇ ਇਸਦੇ ਸੰਬੰਧਿਤ ਕੰਸਟੀਚਿਊਟ ਕਾਲਜਾਂ, ਇੰਸਟੀਚਿਊਟਾਂ ਤੇ ਹਸਪਤਾਲਾਂ ਦੇ ਗਰੁੱਪ ਡੀ ਕਰਮਚਾਰੀਆਂ ਲਈ

	ਭਾਗ-1
1.	ਕਰਮਚਾਰੀ ਦਾ ਨਾਮ :
2.	ਪਿਤਾ ਦਾ ਨਾਮ :
3.	ਅਹੁੱਦਾ :
4.	ਰਿਪੋਰਟ ਅਧੀਨ ਸਮਾਂ :
5.(ਉ)	ਕੀ ਕਰਮਚਾਰੀ ਨੇ ਪੀ.ਆਰ ਵੀਜ਼/ਗਰੀਨ ਕਾਰਡ/ਇੰਮੀਗੋਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ? (ਅ) ਜੇਕਰ ਹਾਂ ਤਾਂ ਅਧਿਕਾਰੀ/ਕਰਮਚਾਰੀ ਵੱਲੋਂ ਕਿਸ ਦੇਸ਼ ਦੀ ਪੀ.ਆਰ ਵੀਜ਼/ਗਰੀਨ ਕਾਰਡ/ ਇੰਮੀਗੋਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ।

ਤਸੰਥੀਕ ਕੀਤਾ ਜਾਂਦਾ ਹੈ ਕਿ ਲੜੀ ਨੰ:5 ਵਿੱਚ ਦਿੱਤੀ ਸੂਚਨਾ ਸਹੀ/ਦੁਰਸਤ ਹੈ ਅਤੇ ਮੇਰੇ ਵੱਲੋਂ ਕੋਈ ਸੂਚਨਾ/ਤੱਥ ਲੁਕਾ
ਛੁਪਾ ਕੇ ਨਹੀਂ ਰੱਖਿਆ ਗਿਆ ਹੈ।

ਹਸਤਾਖਰ
(ਕਰਮਚਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)

	ਭਾਗ-2
1.	ਰਿਪੋਰਟ ਲਿਖਣ ਵਾਲੇ ਅਧਿਕਾਰੀ ਦਾ ਨਾਮ ਅਤੇ ਅਹੁੱਦਾ :
2.	ਆਮ ਅਨੁਮਾਨ (ਇਸ ਵਿੱਚ ਸ਼ਬਦਾਂ ਕਰਮਚਾਰੀ ਦੇ ਕੰਮਕ, ਚਾਲ ਚਲਣ ਸਥਾਨੀ ਸਮੁੱਚਾ ਅਨੁਮਾਨ ਸ਼ਾਮਿਲ ਹੋਵੇ। ਖਾਸ ਤੌਰ 'ਤੇ ਇਸ ਵਿੱਚ ਕਰਮਚਾਰੀ ਦੀ ਇਮਾਨਦਾਰੀ ਲਈ ਦਫ਼ਤਰ ਵਿੱਚ ਸਥਾਨੀ ਦੀ ਪਾਬੰਦੀ, ਅਨੁਸਾਸਨ ਪ੍ਰਤੀ ਜਿੰਮੇਵਾਰੀ ਅਤੇ ਸੀਨੀਅਰ ਅਧਿਕਾਰੀਆਂ ਪ੍ਰਤੀ ਆਗਿਆਕਾਰਤਾ ਦਾ ਵੇਰਵਾ ਹੋਵੇ)
3.	ਖਾਮੀਆਂ ਜੋ ਕੰਈ ਹੋਣ :
4.	ਤਰੱਕੀ ਲਈ ਯੋਗਤਾ :
5.	ਕੀ ਕਰਮਚਾਰੀ ਪੰਜਾਬੀ ਭਾਸ਼ਾ ਦਾ ਗਿਆਨ ਰੱਖਦਾ ਹੈ?
6.	ਦਰਜਾਬੰਦੀ (ਉਚਮ/ ਬਹੁਤ ਚੰਗਾ/ ਚੰਗਾ/ਐਸਤ/ ਐਸਤ ਤੋਂ ਘੱਟ):

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ
ਨਾਮ.....
ਅਹੁੱਦਾ.....

ਹਦਾਇਤਾਂ

1. ਸਲਾਨਾ ਪ੍ਰਗਤੀ ਪ੍ਰੀਖਣ ਰਿਪੋਰਟ ਇੱਕ ਅਹਿਮ ਦਸਤਾਵੇਜ਼ ਹੈ। ਇਹ ਅਧਿਕਾਰੀ ਦੇ ਕੰਮ ਕਾਜ ਦਾ ਮੁੱਲਕਣ ਕਰਨ ਅਤੇ ਕੈਰੀਅਰ ਦੀ ਅਗਲੇਰੀ ਪਦ-ਉੱਨਤੀ ਲਈ ਇੱਕ ਅਹਿਮ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ, ਇਸ ਲਈ ਜਿਸ ਕਰਮਚਾਰੀ/ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਨੂੰ ਬਹੁਤ ਜ਼ਿੰਮੇਵਾਰੀ ਨਾਲ ਇਸ ਫਾਰਮ ਨੂੰ ਭਰਨ ਵਿੱਚ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
2. ਰਿਪੋਰਟ ਕਰਤਾ ਅਧਿਕਾਰੀ ਨੂੰ ਇਹ ਮਹਿਸੂਸ ਕਰਨਾ ਚਾਹੀਦਾ ਹੈ ਕਿ ਇਸ ਦਾ ਉਦੇਸ਼ ਅਧਿਕਾਰੀ ਦਾ ਵਿਕਾਸ ਕਰਨਾ ਹੈ, ਤਾਂ ਜੋ ਉਹ ਆਪਣੀ ਸਮਰੱਥਤਾ ਨੂੰ ਪਹਿਚਾਣ ਸਕੇ। ਇਹ ਖਾਮੀਆਂ ਲੱਭਣ ਵਾਲੀ ਕਾਰਵਾਈ ਨਹੀਂ ਹੈ ਬਲਕਿ ਇੱਕ ਵਿਕਾਸ ਕਰਨ ਵਾਲੀ ਪ੍ਰੀਕ੍ਰਿਆ ਹੈ। ਰਿਪੋਰਟ ਲਿਖਣ ਵਾਲੇ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਵੱਲੋਂ, ਉਸ ਅਧਿਕਾਰੀ, ਜਿਸ ਦੀ ਰਿਪੋਰਟ ਲਿਖੀ ਜਾਣੀ ਹੈ, ਦੇ ਕੰਮ ਪ੍ਰਤੀ ਕਮੀਆਂ, ਵਤੀਰਾ ਜਾਂ ਉਸ ਦਾ ਸਮੁੱਚਾ ਵਿਅਕਤੀਤਵ (personality) ਬਾਰੇ ਰਿਪੋਰਟ ਕੀਤੀ ਜਾਣੀ ਹੈ।
3. ਇਹ ਭਾਗ ਪੂਰਾ ਧਿਆਨ (care & attention) ਅਤੇ ਸਮਾਂ (adequate time) ਦੇ ਕੇ ਭਰੇ ਜਾਣੇ ਚਾਹੀਦੇ ਹਨ। ਰਿਪੋਰਟ ਨੂੰ ਸੁਧਾਰਨ ਤੌਰ 'ਤੇ ਜਾਂ ਬਾਹਰੀ ਤੌਰ 'ਤੇ (casual or superficial manner) ਭਰੇ ਜਾਣ ਦੀ ਕੋਸ਼ਿਸ਼ ਦਾ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਪਤਾ ਚਲ ਜਾਂਦਾ ਹੈ।
4. ਰੀਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਸੋਧੀ ਗ੍ਰੇਡਿੰਗ ਜੇਕਰ ਉਹ ਰਿਪੋਰਟ ਕਰਤਾ ਅਧਿਕਾਰੀ ਨਾਲ ਸਹਿਮਤ ਨਹੀਂ ਹੈ ਤਾਂ ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਗ੍ਰੇਡਿੰਗ ਕਰ ਸਕਣਗੇ।
5. ਹਰ ਇੱਕ ਉੱਤਰ ਸੰਖੇਪ ਰੂਪ ਵਿੱਚ ਦਿੱਤਾ ਜਾਵੇ ; ਕੇਵਲ ਉਸ ਨੂੰ ਛੱਡ ਕੇ ਜਿੱਥੇ ਅੰਕਿਕ ਗ੍ਰੇਡਿੰਗ (numerical grading) ਦਿੱਤੀ ਜਾਣੀ ਹੈ। ਦੱਸਿਆ ਗਿਆ ਸਥਾਨ ਉੱਤਰ ਦੀ ਲੰਬਾਈ ਦਰਸਾਉਂਦਾ ਹੈ। ਸਥਦਾਂ ਅਤੇ ਪਦਬੰਦੀ (phrases) ਨੂੰ ਧਿਆਨ ਨਾਲ ਚੁਣਿਆ ਜਾਵੇ ਅਤੇ ਉੱਤਰ ਰਿਕਾਰਡ ਕਰਨ ਵਾਲੇ ਅਧਿਕਾਰੀ ਦੇ ਇਰਾਦੇ ਨੂੰ ਸਹੀ ਢੰਗ ਨਾਲ ਦਰਸਾਉਂਦਾ ਹੋਵੇ ਸਪੱਸ਼ਟ ਅਤੇ ਸਧਾਰਣ ਭਾਸ਼ਾ ਦਾ ਪ੍ਰਯੋਗ ਕੀਤਾ ਜਾਵੇ।
6. ਰਿਪੋਰਟ ਲਿਖਣ ਵਾਲਾ ਅਧਿਕਾਰੀ ਉਸ ਅਧਿਕਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੋਵੇ, ਦਾ ਸਾਲ ਦੇ ਸ਼ੁਰੂ ਵਿੱਚ ਸਾਲ ਦੇ ਪੂਰੇ ਕਰਨ ਵਾਲੇ ਟੀਚੇ ਦੇਵੇਗਾ। ਜੇਕਰ ਕੋਈ ਅਧਿਕਾਰੀ ਰਿਪੋਰਟ ਅਧੀਨ ਸਾਲ ਦੇ ਲਈ ਨਵਾਂ ਪਦ ਸੰਭਾਲਦਾ ਹੈ ਤਾਂ ਇਸ ਤਰ੍ਹਾਂ ਦੇ ਟੀਚੇ ਨਵੇਂ ਪਦ ਸੰਭਾਲਣ ਦੇ ਸਮੇਂ ਨਿਸਚਿਤ ਕੀਤੇ ਜਾਣਗੇ। ਕੰਮ/ਟੀਚੇ ਦੋਵੇਂ, ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਰੂਪ ਵਿੱਚ ਜਾਣੇ ਅਤੇ ਸਮਝੇ ਜਾਣੇ ਹੋਣਗੇ।
7. ਭਾਵੇਂ ਪ੍ਰਗਤੀ ਨਿਰੀਖਣ ਇੱਕ ਸਾਲਾਨਾ ਅਭਿਆਸ ਹੈ, ਇਹ ਮਾਨਵ ਸੰਸਾਧਨ ਵਿਕਾਸ (human resources development) ਦਾ ਸਾਧਨ (tool) ਬਣਾ ਸਕਦਾ ਹੈ। ਇਸ ਲਈ ਰਿਪੋਰਟ ਲਿਖਣ ਵਾਲੇ ਅਧਿਕਾਰੀ ਨੂੰ ਨਿਯਮਤ ਸਮੇਂ ਦੌਰਾਨ (regular intervals review) ਕੰਮ ਦਾ ਮੁੱਲਕਣ ਕਰਨਾ ਚਾਹੀਦਾ ਹੈ ਅਤੇ ਸਲਾਹ ਆਦਿ ਨਾਲ ਇਸ ਨੂੰ ਸੁਧਾਰਨ ਦੇ ਕਦਮ ਉਠਾਉਣੇ ਚਾਹੀਦੇ ਹਨ।
8. ਹਰ ਇੱਕ ਮੁੱਲਕਣ ਕਰਤਾ (each appraiser) ਦੀ ਇਹ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਮੁੱਲਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸ਼ਲਤਾ, ਆਚਰਣ, ਵਿਵਹਾਰ ਅਤੇ ਯੋਗਤਾ (performance, conduct, behavior and potential) ਦੀ ਅਸਲ ਤਸਵੀਰ ਪੇਸ਼ ਕਰੇ।
9. ਇਹ ਮੁੱਲਕਣ, ਮੁੱਲਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸ਼ਲਤਾ ਦੇ ਬਾਰੇ ਰਿਪੋਰਟ ਅਧੀਨ ਸਮੇਂ ਤੱਕ ਹੀ ਸੀਮਿਤ ਰਹਿਣਾ ਚਾਹੀਦਾ ਹੈ।

10. ਇੱਕੋ ਕਾਡਰ ਵਿੱਚ ਬਰਾਬਰ ਦੇ ਰੈਂਕ ਦੀਆਂ ਕੁੱਝ ਆਸਾਮੀਆਂ ਜ਼ਿਆਦਾ ਮਿਹੂਨਤਕਸ਼ ਹੁੰਦੀਆਂ ਹਨ। ਰਿਪੋਰਟ ਕਰਤਾ/ਰੀਵਿਊ ਕਰਤਾ ਅਧਿਕਾਰੀ ਨੂੰ ਇਸ ਗੱਲ ਦਾ ਰਿਪੋਰਟ ਲਿਖਣ ਸਮੇਂ ਉਚੇਚਾ ਧਿਆਨ ਰੱਖਣਾ ਹੁੰਦਾ ਹੈ ਅਤੇ ਲੋੜ ਅਨੁਸਾਰ ਉਸ ਦੀ ਟਿੱਪਣੀ ਰਿਪੋਰਟ ਵਿੱਚ ਕਰਨੀ ਲੋੜੀਂਦੀ ਹੈ।

ਦਿਆਨਤਦਾਰੀ ਬਾਰੇ ਰਿਪੋਰਟ ਦੇਣ ਸਮੇਂ ਧਿਆਨ ਰੱਖਣ ਬਾਰੇ :-

ਉ) ਜੇਕਰ ਕਿਸੇ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸ਼ੱਕੀ ਹੈ ਤਾਂ ਸਪੱਸ਼ਟ ਤੌਰ 'ਤੇ ਇੰਦਰਾਜ਼ ਕੀਤਾ ਜਾਵੇ।

ਅ) ਕਿਸੇ ਕਰਮਚਾਰੀ ਦੀ ਦਿਆਨਤਦਾਰੀ ਸ਼ੱਕੀ ਹੈ, ਤਾਂ ਉਸ ਦਾ ਖਾਨਾ ਖਾਲੀ ਛੱਡ ਕੇ ਹੇਠ ਲਿਖੇ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ :-

1) ਵੱਖਰੇ ਤੌਰ 'ਤੇ ਨੋਟ ਤਿਆਰ ਕੀਤਾ ਜਾਵੇ ਅਤੇ ਆਪਣੇ ਉਚ ਅਧਿਕਾਰੀ ਨੂੰ ਇਸ ਸਬੰਧੀ ਸਿਥਿਤੀ ਰਿਕਾਰਡ ਕਰਨ ਲਈ ਗੁਪਤ ਤੌਰ 'ਤੇ ਕਾਰਵਾਈ ਕੀਤੀ ਜਾਵੇ। ਉਸ ਦੇ ਕੰਮ ਆਦਿ ਨੂੰ ਮੁਲੰਕਣ ਕਰਦੇ ਹੋਏ ਉਸ ਦੀ ਦਿਆਨਤਦਾਰੀ ਬਾਰੇ ਰਿਪੋਰਟ ਤਿਆਰ ਕੀਤੀ ਜਾਵੇ।

2) ਜੇਕਰ ਉਸ ਦੀ ਉਕੱਤ ਰਿਪੋਰਟ ਦੇ ਆਧਾਰ 'ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸ਼ੱਕੀ ਹੈ ਤਾਂ ਉਸ ਦੀ ਰਿਪੋਰਟ ਵਿੱਚ ਇੰਦਰਾਜ਼ ਕੀਤਾ ਜਾਵੇ।

3) ਜੇਕਰ ਦਿਆਨਤਦਾਰੀ ਬਾਰੇ ਸ਼ੱਕ ਪੱਕਾ ਹੋ ਜਾਂਦਾ ਹੈ ਤਾਂ ਉਸ ਦੇ ਤੱਥ ਸਬੰਧਤ ਕਰਮਚਾਰੀ/ਅਧਿਕਾਰੀ ਨੂੰ ਕੰਨਵੇ ਕੀਤੇ ਜਾਣੇ ਹਨ।

4) ਜੇਕਰ ਫਾਲੋਂ ਅੱਪ ਐਕਸ਼ਨ ਅਨੁਸਾਰ ਦਿਆਨਤਦਾਰੀ ਸ਼ੱਕ ਹੋਣ ਬਾਰੇ ਨਾ ਤਾਂ ਕਲੀਅਰ ਹੁੰਦਾ ਹੈ ਅਤੇ ਨਾ ਹੀ ਪੱਕਾ ਹੁੰਦਾ ਹੈ ਤਾਂ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕਾਰ-ਵਿਹਾਰ 'ਤੇ ਨਜ਼ਰ ਰੱਖੀ ਜਾਵੇ। ਰਿਪੋਰਟ ਪੱਕੀ ਹੋਣ ਤੇ ਉਕਤ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਨੋਟ :-

ਦਿਆਨਤਦਾਰੀ ਕਿਸੇ ਕਰਮਚਾਰੀ/ਅਧਿਕਾਰੀ ਦੇ ਕੈਰੀਅਰ ਵਿੱਚ ਇੱਕ ਅਹਿਮ ਰੋਲ ਅਦਾ ਕਰਦੀ ਹੈ ਇਸ ਲਈ ਗੁਪਤ ਰਿਪੋਰਟ ਵਿੱਚ ਇਸ ਕਾਲਮ ਨੂੰ ਭਰਨ ਲੱਗੇ ਬਹੁਤ ਸਾਵਧਾਨੀ ਵਰਤਣੇ/ਧਿਆਨ ਰੱਖਣ ਦੀ ਲੋੜ ਹੈ। ਇਸ ਮੰਤਵ ਲਈ ਰਿਪੋਰਟ ਕਰਤਾ/ਰੀਵਿਊ ਕਰਤਾ/ਪ੍ਰਵਾਨ ਕਰਤਾ ਅਧਿਕਾਰੀ ਨੂੰ ਪੂਰੀ ਸਾਵਧਾਨੀ ਵਰਤਦੇ ਹੋਏ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕੰਮ-ਕਾਜ/ਚਾਲ ਚੱਲਣ ਅਤੇ ਉਸ ਦੇ ਕੀਤੇ ਜਾਣ ਵਾਲੇ ਕੰਮ ਨੂੰ ਹਰ ਪੱਖੋਂ ਵਾਚਣ/ਤੱਥਾਂ ਦੀ ਪੜਚੋਲ ਕਰਨ ਉਪਰੰਤ ਹੀ ਦਿਆਨਤਦਾਰੀ ਬਾਰੇ ਆਪਣੇ ਕਥਨ ਦਰਜ ਕਰਨ ਤਾਂ ਜੋ ਕਿਸੇ ਨਾਲ ਬੇਦਿੰਨਸਾਫ਼ੀ ਨਾ ਹੋਵੇ।
